

ਕੋਰੋਨਾਵਾਇਰਸ ਬਿਮਾਰੀ 2019 (ਕੋਵਿਡ -19(COVID-19)) ਡਿਸਚਾਰਜ  
ਨਿਰਦੇਸ਼

Printed on 2020-04-16

You must carefully read the "Consumer Information Use and Disclaimer" below in order to understand and correctly use this information


ਇਸ ਵਿਸ਼ੇ ਬਾਰੇ

ਕੋਰੋਨਾਵਾਇਰਸ ਬਿਮਾਰੀ 2019 ਨੂੰ ਕੋਵਿਡ -19 (COVID-19) ਵੀ ਕਿਹਾ ਜਾਂਦਾ ਹੈ। ਇਹ ਇੱਕ ਵਾਇਰਲ ਬਿਮਾਰੀ ਹੈ ਜੋ ਫੇਫੜਿਆਂ ਨੂੰ ਸੰਕਰਮਿਤ ਕਰਦੀ ਹੈ। ਇਹ ਇੱਕ ਵਾਇਰਸ (ਵਿਸ਼ਾਣੂ) ਦੇ ਕਾਰਨ ਹੁੰਦੀ ਹੈ ਜਿਸਨੂੰ ਐਸਏਆਰਐਸ (SARS)-ਸਬੰਧਤ ਕੋਰੋਨਾਵਾਇਰਸ (SARS-CoV-2) ਕਹਿੰਦੇ ਹਨ। ਪਹਿਲੀ ਵਾਰ ਇਸ ਬਿਮਾਰੀ ਦਾ ਪਤਾ 2019 ਦੇ ਅੰਤ ਵਿੱਚ ਚੀਨ ਵਿੱਚ ਲੱਗਿਆ ਸੀ ਅਤੇ ਇਹ ਪੂਰੀ ਦੁਨੀਆ ਵਿੱਚ ਫੈਲ ਗਈ ਹੈ।

ਕੋਵਿਡ-19 (COVID-19) ਦੇ ਸੰਕੇਤ ਫਲੂ ਵਰਗੇ ਹਨ, ਅਤੇ ਤੁਹਾਨੂੰ ਖੰਘ, ਬੁਖਾਰ ਹੋ ਸਕਦਾ ਹੈ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋ ਸਕਦੀ ਹੈ। ਜਦੋਂ ਤੁਸੀਂ ਛਿੱਕਦੇ ਹੋ ਜਾਂ ਖੰਘਦੇ ਹੋ ਤਾਂ ਇਹ ਵਾਇਰਸ ਬੂੰਦਾਂ ਰਾਹੀਂ ਅਸਾਨੀ ਨਾਲ ਫੈਲ ਜਾਂਦਾ ਹੈ। ਵਿਸ਼ਾਣੂ ਮੇਜ਼, ਦਰਵਾਜ਼ੇ ਦੇ ਹੈਂਡਲ ਅਤੇ ਟੈਲੀਫੋਨ ਵਰਗੀਆਂ ਸਤਹਾਂ ਤੇ ਵੀ ਰਹਿ ਜਾਂਦੇ ਹਨ। ਇਸਦਾ ਮਤਲਬ ਹੈ ਕਿ ਜੇ ਤੁਸੀਂ ਵਾਇਰਸ ਵਾਲੀ ਕਿਸੇ ਸਤਹ ਨੂੰ ਛੂੰਹਦੇ ਹੋ ਅਤੇ ਫਿਰ ਆਪਣੇ ਚਿਹਰੇ ਨੂੰ ਛੂੰਹਦੇ ਹੋ ਤਾਂ ਤੁਸੀਂ ਬਿਮਾਰ ਹੋ ਸਕਦੇ ਹੋ।

ਕੁਝ ਵਿਅਕਤੀਆਂ ਨੂੰ ਹਲਕਾ ਕੋਵਿਡ-19 (COVID-19) ਹੁੰਦਾ ਹੈ ਅਤੇ ਉਹ ਉਦੋਂ ਤਕ ਘਰ ਹੀ ਰਹਿ ਸਕਦੇ ਹਨ ਜਦੋਂ ਤਕ ਉਹ ਠੀਕ ਮਹਿਸੂਸ ਨਹੀਂ ਕਰਦੇ। ਹੋਰਾਂ ਨੂੰ ਸ਼ਾਇਦ ਹਸਪਤਾਲ ਵਿੱਚ ਜਾਣ ਦੀ ਜ਼ਰੂਰਤ ਪੈ ਸਕਦੀ ਹੈ ਜੇ ਉਹ ਬਹੁਤ ਬਿਮਾਰ ਹੁੰਦੇ ਹਨ। ਕੋਵਿਡ-19 (COVID-19) ਨਾਲ ਗੂੜ੍ਹਤ ਵਿਅਕਤੀਆਂ ਨੂੰ ਅਕਸਰ ਆਪਣੇ ਆਪ ਨੂੰ ਲਗਭਗ 2 ਹਫ਼ਤਿਆਂ ਲਈ ਲੋਕਾਂ ਤੋਂ ਅਲੱਗ ਰੱਖਣਾ ਚਾਹੀਦਾ ਹੈ।


## ਹੱਥ ਧੋਣਾ



10 ਸਕਿੰਟ  
ਲਈ ਹੰਗਾਲੋ

20 ਸਕਿੰਟ  
ਲਈ ਮਲ ਕੇ ਧੋਵੋ

## ਹੱਥਾਂ ਦੀ ਸਫਾਈ



ਘਰ ਵਿੱਚ ਕਿਹੜੀ ਸੰਭਾਲ ਦੀ ਲੋੜ ਹੈ?

- ਆਪਣੇ ਡਾਕਟਰ ਨੂੰ ਪੁੱਛੋ ਕਿ ਤੁਹਾਨੂੰ ਘਰ ਜਾਣ ਬਾਅਦ ਕੀ ਕਰਨਾ ਚਾਹੀਦਾ ਹੈ। ਜੇ ਡਾਕਟਰ ਦੁਆਰਾ ਦੱਸੀਆਂ ਗਈਆਂ ਗੱਲਾਂ ਤੁਹਾਨੂੰ ਸਮਝ ਨਹੀਂ ਆਉਂਦੀਆਂ ਹਨ ਤਾਂ ਇਹ ਯਕੀਨੀ ਬਣਾਓ ਕਿ ਤੁਸੀਂ ਸਵਾਲ ਪੁੱਛਦੇ ਹੋ।
- ਬੁਖਾਰ ਕਾਰਨ ਹੋਈ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਬਹੁਤ ਸਾਰਾ ਪਾਣੀ, ਜੂਸ ਜਾਂ ਸ਼ੇਰਬਾ (ਸੁਪ) ਪੀਓ।

- ਸਾਹ ਲੈਣ ਵਿੱਚ ਮੁਸ਼ਕਲ ਅਤੇ ਖਾਂਸੀ ਤੋਂ ਆਰਾਮ ਪ੍ਰਾਪਤ ਕਰਨ ਲਈ ਤੁਸੀਂ ਕੁਲ ਮਿਸਟ ਹਿਯੂਮਿਡਿਫਾਇਰ ਦੀ ਵਰਤੋਂ ਕਰ ਸਕਦੇ ਹੋ।
- ਸਾਹ ਲੈਣ ਅਤੇ ਸੌਣ ਵਿੱਚ ਆਸਾਨੀ ਲਈ ਲੇਟਣ ਲੱਗਿਆਂ ਆਪਣੇ ਆਪ ਨੂੰ ਸਹਾਰਾ ਦੇਣ ਲਈ 2 ਤੋਂ 3 ਸਿਰਹਾਣੇ ਦੀ ਵਰਤੋਂ ਕਰੋ।
- ਸਿਗਰਟਨੋਸ਼ੀ ਨਾ ਕਰੋ ਜਾਂ ਬੀਅਰ, ਸ਼ਰਾਬ ਅਤੇ ਮਿਕਸਡ ਡ੍ਰਿੰਕ (ਅਲਕੋਹਲ) ਨਾ ਪੀਓ।
- ਦੂਜਿਆਂ ਨੂੰ ਸੰਕ੍ਰਮਤ ਕਰਨ ਦੇ ਮੌਕਿਆਂ ਨੂੰ ਘੱਟ ਕਰਨ ਲਈ:
  - ਆਪਣੇ ਹੱਥ ਵਾਰ-ਵਾਰ ਧੋਵੋ।
  - ਦੂਜਿਆਂ ਲਈ ਭੋਜਨ ਨਾ ਬਣਾਓ।
  - ਡਾਕਟਰੀ ਦੇਖਭਾਲ ਲੈਣ ਤੋਂ ਇਲਾਵਾ, ਘਰ ਵਿੱਚ ਇੱਕ ਵੱਖਰੇ ਕਮਰੇ ਵਿੱਚ ਰਹੋ।
  - ਜੇ ਤੁਸੀਂ ਉਹਨਾਂ ਲੋਕਾਂ ਦੇ ਆਲੇ ਦੁਆਲੇ ਹੋ ਜੋ ਬਿਮਾਰ ਨਹੀਂ ਹਨ ਤਾਂ ਮਾਸਕ ਪਹਿਨੋ।
  - ਜੇ ਸੰਭਵ ਹੋਵੇ ਤਾਂ ਵੱਖਰਾ ਬਾਥਰੂਮ ਇਸਤੇਮਾਲ ਕਰੋ।

ਕਿਹੜੀ ਫਾਲੋ-ਅਪ ਸੰਭਾਲ ਦੀ ਲੋੜ ਹੈ?

- ਤੁਹਾਡਾ ਡਾਕਟਰ ਤੁਹਾਨੂੰ ਤੁਹਾਡੇ ਸੁਧਾਰ ਬਾਰੇ ਜਾਂਚਣ ਲਈ ਦਫ਼ਤਰ ਆਉਣ ਲਈ ਕਹਿ ਸਕਦਾ ਹੈ। ਇਨ੍ਹਾਂ ਮੁਲਾਕਾਤਾਂ 'ਤੇ ਜਾਂਚੇ ਰਹਿਣ ਨੂੰ ਯਕੀਨੀ ਬਣਾਓ।
- ਇਨ੍ਹਾਂ ਮੁਲਾਕਾਤਾਂ 'ਤੇ ਮਾਸਕ ਪਹਿਨਣਾ ਯਕੀਨੀ ਬਣਾਓ। ਜੇਕਰ ਤੁਸੀਂ ਸਮਾਂ ਰਹਿੰਦਿਆਂ ਆਪਣੇ ਸਟਾਫ ਨੂੰ ਦੱਸ ਸਕਦੇ ਹੋ ਕਿ ਤੁਹਾਨੂੰ ਕੋਵਿਡ -19 (COVID-19) ਹੈ ਤਾਂ ਉਹ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਧੇਰੇ ਸਾਵਧਾਨੀ ਵਰਤ ਸਕਦੇ ਹਨ।
- ਤੁਹਾਡੀ ਸਿਹਤ ਠੀਕ ਹੋਣ ਵਿੱਚ ਕੁਝ ਹਫ਼ਤੇ ਲੱਗ ਸਕਦੇ ਹਨ।

ਕਿਹੜੀਆਂ ਦਵਾਈਆਂ ਦੀ ਲੋੜ ਹੋ ਸਕਦੀ ਹੈ?  
ਡਾਕਟਰ ਇਨ੍ਹਾਂ ਲਈ ਦਵਾਈਆਂ ਦੇ ਸਕਦਾ ਹੈ:

- ਸਾਹ ਵਿੱਚ ਮਦਦ ਲਈ
- ਬੁਖਾਰ ਵਿੱਚ ਮਦਦ ਲਈ
- ਤੁਹਾਡੇ ਹਵਾ ਮਾਰਗਾਂ ਅਤੇ ਫੇਫੜਿਆਂ ਵਿਚ ਸੋਜਸ਼ ਤੋਂ ਰਾਹਤ ਵਿਚ ਮਦਦ
- ਖਾਂਸੀ ਨੂੰ ਕਾਬੂ ਕਰਨ ਲਈ
- ਗਲੇ ਦਾ ਦਰਦ ਠੀਕ ਕਰਨ ਲਈ
- ਭਰੀ ਹੋਈ ਜਾਂ ਵਹਿੰਦੀ ਨੱਕ ਤੋਂ ਰਾਹਤ ਲਈ

ਕੀ ਸਰੀਰਕ ਗਤੀਵਿਧੀ ਸੀਮਿਤ ਹੋ ਜਾਵੇਗੀ?

ਤੁਹਾਨੂੰ ਆਪਣੀ ਸਰੀਰਕ ਗਤੀਵਿਧੀ ਨੂੰ ਸੀਮਤ ਕਰਨਾ ਪੈ ਸਕਦਾ ਹੈ। ਆਪਣੇ ਲਈ ਸਹੀ ਸਰਗਰਮੀਆਂ ਦੀ ਗਿਣਤੀ ਲਈ ਆਪਣੇ ਡਾਕਟਰ ਨਾਲ ਗੱਲ ਕਰੋ।

ਕੀ ਸਮੱਸਿਆਵਾਂ ਆ ਸਕਦੀਆਂ ਹਨ?

- ਪਾਣੀ ਦੀ ਕਮੀ। ਇਸ ਨੂੰ ਪਾਣੀ ਦੀ ਕਮੀ ਕਹਿੰਦੇ ਹਨ।
- ਥੋੜ੍ਹੇ ਸਮੇਂ ਜਾਂ ਲੰਮੇ ਸਮੇਂ ਦਾ ਫੇਫੜੇ ਦਾ ਨੁਕਸ
- ਦਿਲ ਦੀਆਂ ਸਮੱਸਿਆਵਾਂ
- ਮੌਤ

ਇਸ ਸਿਹਤ ਸਮੱਸਿਆ ਤੋਂ ਬਚਣ ਲਈ ਕੀ ਕੀਤਾ ਜਾ ਸਕਦਾ ਹੈ?

- ਅਕਸਰ ਆਪਣੇ ਹੱਥਾਂ ਨੂੰ ਸਾਬੁਣ ਅਤੇ ਪਾਣੀ ਨਾਲ ਘੱਟੋ ਘੱਟ 20 ਸਕਿੰਟਾਂ ਲਈ ਧੋਵੋ, ਖਾਸ ਕਰਕੇ ਖਾਂਸੀ ਜਾਂ ਛਿੱਕਣ ਤੋਂ ਬਾਅਦ। ਘੱਟੋ ਘੱਟ 60 ਪ੍ਰਤੀਸ਼ਤ ਅਲਕੋਹਲ ਵਾਲੇ ਅਲਕੋਹਲ-ਅਧਾਰਤ ਹੈਂਡ ਸੈਨੀਟਾਈਜ਼ਰ ਵੀ ਵਾਇਰਸ ਨੂੰ ਖਤਮ ਕਰਨ ਦਾ ਕੰਮ ਕਰਦੇ ਹਨ। ਸੈਨੀਟਾਈਜ਼ਰ ਨਾਲ ਆਪਣੇ ਹੱਥਾਂ ਨੂੰ ਘੱਟੋ ਘੱਟ 20 ਸਕਿੰਟਾਂ ਲਈ ਰਗੜੋ।
- ਭੀੜ ਵਿੱਚ ਨਾ ਜਾਓ। ਜਿੰਨਾ ਹੋ ਸਕੇ ਘਰ ਰਹਿਣ ਦੀ ਕੋਸ਼ਿਸ਼ ਕਰੋ। ਜੇ ਤੁਹਾਨੂੰ ਦੂਸਰੇ ਲੋਕਾਂ ਦੇ ਸਮੂਹ ਵਿੱਚ ਸ਼ਾਮਲ ਹੋਣ ਦੀ ਜ਼ਰੂਰਤ ਹੈ, ਤਾਂ ਆਪਣੇ ਹੱਥ ਵਾਰ ਵਾਰ ਧੋਵੋ। ਘੱਟੋ ਘੱਟ 6 ਫੁੱਟ (1.8 ਮੀਟਰ) ਦੂਰ ਰਹਿਣ ਦੀ ਕੋਸ਼ਿਸ਼ ਕਰੋ। ਹੱਥ ਮਿਲਾਉਣ, ਜੱਫੀ ਪਾਉਣ ਅਤੇ ਹਾਈ ਫਾਈਵ (ਤਾਲੀ ਦੇਣ) ਤੋਂ ਪਰਹੇਜ਼ ਕਰੋ।
- ਜੇ ਤੁਹਾਨੂੰ ਸਫਰ ਕਰਨਾ ਜ਼ਰੂਰੀ ਹੈ, ਤਾਂ ਕਿਹੜੇ ਦੇਸ਼ ਅਤੇ ਸਥਾਨ ਕੋਵਿਡ-19 (COVID-19) ਦੁਆਰਾ ਪ੍ਰਭਾਵਤ ਹਨ ਲਈ ਚੇਤਾਵਨੀ ਦੇਖੋ ਅਤੇ ਉਨ੍ਹਾਂ ਖੇਤਰਾਂ ਤੋਂ ਦੂਰ ਰਹੋ।
- ਜਦੋਂ ਤੁਹਾਨੂੰ ਖਾਂਸੀ ਜਾਂ ਛਿੱਕ ਆਉਂਦੀ ਹੈ ਤਾਂ ਆਪਣੇ ਮੂੰਹ ਅਤੇ ਨੱਕ ਨੂੰ ਟਿਸ਼ੂ ਨਾਲ ਢੱਕ ਲਓ। ਤੁਸੀਂ ਆਪਣੀ ਕੂਹਣੀ ਅੰਦਰ ਵੀ ਖੰਘ ਸਕਦੇ ਹੋ। ਟਿਸ਼ੂਆਂ ਨੂੰ ਕੂੜੇਦਾਨ ਵਿੱਚ ਸੁੱਟ ਦਿਓ ਅਤੇ ਵਰਤੇ ਹੋਏ ਟਿਸ਼ੂਆਂ ਨੂੰ ਛੂਹਣ ਮਗਰੋਂ ਆਪਣੇ ਹੱਥ ਧੋਵੋ।
- ਆਪਣੇ ਹੱਥਾਂ ਨਾਲ ਆਪਣੇ ਚਿਹਰੇ ਨੂੰ ਛੂਹਣ ਤੋਂ ਬਚੋ, ਖਾਸਕਰ ਆਪਣੇ ਨੱਕ ਅਤੇ ਮੂੰਹ ਦੇ ਦੁਆਲੇ।
- ਅਕਸਰ ਛੂਹੀਆਂ ਜਾਣ ਵਾਲੀਆਂ ਚੀਜ਼ਾਂ ਅਤੇ ਸਤ੍ਹਾਵਾਂ ਨੂੰ ਕਲੀਨਿੰਗ ਵਾਈਪ ਜਾਂ ਸਪਰੇਅ ਨਾਲ ਸਾਫ਼ ਕਰੋ। ਇਹ ਨਿਸ਼ਚਤ ਕਰਨ ਲਈ ਲੇਬਲ ਦੀ ਜਾਂਚ ਕਰੋ ਕਿ ਇਹ ਵਾਇਰਸਾਂ ਨੂੰ ਮਾਰਦਾ ਹੈ।
- ਜੇ ਤੁਸੀਂ ਕਿਸੇ ਕੋਵਿਡ-19 (COVID-19) ਨਾਲ ਗ੍ਰਸਤ ਕਿਸੇ ਵਿਅਕਤੀ ਦੇ ਲਹੂ, ਬਲਗਮ ਜਾਂ ਸਰੀਰ ਦੇ ਹੋਰ ਤਰਲਾਂ ਨਾਲ ਸੰਪਰਕ ਵਿੱਚ ਆਉਂਦੇ ਤਾਂ ਗਾਉਣ, ਫੇਸ ਮਾਸਕ ਅਤੇ ਦਸਤਾਨੇ ਪਹਿਨੋ।
- ਮਾਸਕ ਪਾਉਣ ਦੀ ਲੋੜ **ਨਹੀਂ ਹੁੰਦੀ** ਜੇਕਰ ਤੁਹਾਨੂੰ:
  - ਕੋਵਿਡ-19 (COVID-19) ਦੇ ਲੱਛਣ ਨਹੀਂ ਹੁੰਦੇ

- ਕਿਸੇ ਅਜਿਹੇ ਵਿਅਕਤੀ ਨਾਲ ਨਜ਼ਦੀਕੀ ਸੰਪਰਕ ਵਿੱਚ ਨਹੀਂ ਰਹੇ ਜਿਸਨੂੰ ਕੋਵਿਡ-19 (COVID-19) ਹੈ ਜਾਂ ਉਸਨੂੰ ਇਸਦਾ ਉੱਚ ਜੋਖਮ ਨਹੀਂ ਹੈ
- ਮਾਸਕਾਂ ਦੀ ਲੋੜ **ਹੁੰਦੀ ਹੈ** ਜੇਕਰ ਤੁਸੀਂ:
  - ਕੋਵਿਡ-19 (COVID-19) ਕਾਰਨ ਬੀਮਾਰ ਹੋ ਅਤੇ ਉਸੇ ਕਮਰੇ ਵਿੱਚ ਦੂਜੇ ਲੋਕ ਹਨ
  - ਕੋਵਿਡ-19 (COVID-19) ਨਾਲ ਗ੍ਰਸਤ ਕਿਸੇ ਵਿਅਕਤੀ ਦੀ ਦੇਖਭਾਲ ਕਰ ਰਹੇ ਹਨ
  - ਕੋਵਿਡ-19 (COVID-19) ਦੇ ਲੱਛਣ ਹਨ ਅਤੇ ਇੱਕ ਉੱਚ ਜੋਖਮ ਵਾਲੀ ਜਗ੍ਹਾ ਤੇ ਰਹੇ ਹੋ
  - ਕਿਸੇ ਨਾਲ ਨਜ਼ਦੀਕੀ ਸੰਪਰਕ ਵਿੱਚ ਹਨ ਜਿਸ ਨੂੰ ਕੋਵਿਡ-19 (COVID-19) ਹੋਣ ਦਾ ਉੱਚ ਜੋਖਮ ਹੈ

ਮੈਨੂੰ ਕਦੋਂ ਡਾਕਟਰ ਨੂੰ ਬੁਲਾਉਣ ਦੀ ਲੋੜ ਹੈ?

- ਇਨਫੈਕਸ਼ਨ ਦੇ ਸੰਕੇਤ ਹਨ। ਇਨ੍ਹਾਂ ਵਿੱਚ 100.4°F (38°C) ਜਾਂ ਜ਼ਿਆਦਾ ਬੁਖਾਰ, ਕਾਂਬਾ, ਖਾਂਸੀ, ਵਧੇਰੇ ਬਲਗਮ, ਜਾਂ ਬਲਗਮ ਦਾ ਰੰਗ ਬਦਲਣਾ ਸ਼ਾਮਲ ਹਨ।
- ਸਾਹ ਲੈਣ ਵਿੱਚ ਮੁਸ਼ਕਲ - ਪਹਿਲਾਂ ਨਾਲੋਂ ਔਖਾ ਜਾਂ ਤੇਜ਼ ਹੋਣਾ ਜਾਂ ਤੁਹਾਨੂੰ ਲਗਦਾ ਹੈ ਕਿ ਤੁਸੀਂ ਘੱਟ ਹਵਾ ਲੈ ਪਾ ਰਹੇ ਹੋ
- ਆਪਣੀ ਪਿੱਠ 'ਤੇ ਸਿੱਧਾ ਲੇਟਣ ਨਾਲ ਸਾਹ ਲੈਣ ਵਿੱਚ ਮੁਸ਼ਕਲ ਆਉਣਾ
- ਅਸਾਨੀ ਨਾਲ ਸਾਹ ਲੈਣ ਲਈ ਬੈਠਣ ਵੇਲੇ ਤੁਹਾਨੂੰ ਅੱਗੇ ਝੁਕਣ ਦੀ ਲੋੜ ਪੈਂਦੀ ਹੈ
- ਉਂਗਲੀਆਂ ਦੇ ਪੋਟੇ, ਨਹੁੰ, ਚਮੜੀ ਜਾਂ ਬੁੱਲ ਨੀਲੇ ਹਨ

ਦੁਬਾਰਾ ਪੜ੍ਹਾਉਣਾ: ਤੁਹਾਡੀ ਸਮਝਣ ਵਿੱਚ ਮਦਦ ਕਰਦਾ ਹੈ

ਟੀਚ ਬੈਕ ਮੈਥਡ (ਵਾਪਸ ਪੜ੍ਹਾਓ ਤਰੀਕਾ) ਉਸ ਜਾਣਕਾਰੀ ਨੂੰ ਸਮਝਣ ਵਿੱਚ ਤੁਹਾਡੀ ਮਦਦ ਕਰਦਾ ਹੈ ਜੋ ਅਸੀਂ ਤੁਹਾਨੂੰ ਦੇ ਰਹੇ ਹਾਂ ਸਟਾਫ ਨਾਲ ਗੱਲ ਕਰਨ ਤੋਂ ਬਾਅਦ, ਜੋ ਸਿੱਖਿਆ ਸੀ ਉਸ ਨੂੰ ਆਪਣੇ ਸ਼ਬਦਾਂ ਵਿੱਚ ਉਹਨਾਂ ਨੂੰ ਦੱਸੋ। ਇਸ ਨਾਲ ਇਹ ਗੱਲ ਯਕੀਨੀ ਬਣਾਉਣ ਵਿੱਚ ਮਦਦ ਮਿਲਦੀ ਹੈ ਕਿ ਸਟਾਫ ਨੇ ਹਰੇਕ ਗੱਲ ਦੀ ਸਪਸ਼ਟਤਾ ਨਾਲ ਵਿਆਖਿਆ ਕੀਤੀ ਹੈ। ਇਹ ਉਹਨਾਂ ਗੱਲਾਂ ਨੂੰ ਵੀ ਸਮਝਾਉਣ ਵਿੱਚ ਮਦਦ ਕਰਦਾ ਹੈ ਜੋ ਥੋੜ੍ਹੀਆਂ ਉਲਝਣ ਵਾਲੀਆਂ ਰਹੀਆਂ ਹੋ ਸਕਦੀਆਂ ਹਨ। ਘਰ ਜਾਣ ਤੋਂ ਪਹਿਲਾਂ, ਯਕੀਨੀ ਬਣਾਓ ਕਿ ਤੁਸੀਂ ਇਹ ਕਰ ਸਕਦੇ ਹੋ:

- ਮੈਂ ਤੁਹਾਨੂੰ ਆਪਣੀ ਹਾਲਤ ਬਾਰੇ ਦੱਸ ਸਕਦਾ/ਸਕਦੀ ਹਾਂ।
- ਮੈਂ ਤੁਹਾਨੂੰ ਦੱਸ ਸਕਦਾ/ਸਕਦੀ ਹਾਂ ਕਿ ਮੇਰੇ ਸਾਹ ਨੂੰ ਸੌਖਾ ਕਰਨ ਲਈ ਕਿਹੜੀ ਚੀਜ਼ ਮਦਦ ਕਰ ਸਕਦੀ ਹੈ।
- ਮੈਂ ਤੁਹਾਨੂੰ ਦੱਸ ਸਕਦਾ/ਸਕਦੀ ਹਾਂ ਕਿ ਦੂਜਿਆਂ ਤਕ ਇਨਫੈਕਸ਼ਨ ਦੇ ਫੈਲਾਅ ਤੋਂ ਬਚਾਅ ਵਿੱਚ ਮਦਦ ਵਾਸਤੇ ਮੈਂ ਕੀ ਕਰ ਸਕਦਾ/ਸਕਦੀ ਹਾਂ।

- ਮੈਂ ਤੁਹਾਨੂੰ ਦੱਸ ਸਕਦਾ ਹਾਂ ਕਿ ਜੇ ਮੈਨੂੰ ਸਾਹ ਲੈਣ ਵਿੱਚ ਮੁਸ਼ਕਲ ਹੁੰਦੀ ਹੈ; ਨੀਂਦ ਆਉਂਦੀ ਹੈ ਜਾਂ ਉਲਝਣ ਮਹਿਸੂਸ ਹੁੰਦੀ ਹੈ; ਜਾਂ ਮੇਰੀਆਂ ਉਂਗਲੀਆਂ ਦੇ ਪੋਟੇ, ਨਹੁੰ, ਚਮੜੀ ਜਾਂ ਬੁੱਲ ਨੀਲੇ ਹੁੰਦੇ ਹਨ ਤਾਂ ਮੈਂ ਕੀ ਕਰਾਂਗਾ।

ਉਪਭੋਗਤਾ ਜਾਣਕਾਰੀ ਵਰਤੋਂ ਅਤੇ ਬੇਦਾਅਵਾ:

ਇਹ ਜਾਣਕਾਰੀ ਵਿਸ਼ੇਸ਼ ਡਾਕਟਰੀ ਸਲਾਹ ਨਹੀਂ ਹੈ ਅਤੇ ਇਹ ਤੁਹਾਡੇ ਸਿਹਤ ਦੇਖਭਾਲ ਪ੍ਰਦਾਤਾ ਤੋਂ ਤੁਹਾਨੂੰ ਮਿਲੀ ਜਾਣਕਾਰੀ ਦੀ ਥਾਂ ਨਹੀਂ ਲੈਂਦੀ ਹੈ। ਇਹ ਸਿਰਫ਼ ਆਮ ਜਾਣਕਾਰੀ ਦਾ ਇੱਕ ਸੰਖੇਪ ਸਾਰ ਹੈ। ਇਸ ਵਿੱਚ ਸਿਹਤ ਦੀਆਂ ਸਮੱਸਿਆਵਾਂ, ਬਿਮਾਰੀਆਂ, ਸੱਟਾਂ, ਜਾਂਚਾਂ, ਪ੍ਰਕਿਰਿਆਵਾਂ, ਇਲਾਜਾਂ, ਥੇਰੇਪੀਆਂ, ਹਸਪਤਾਲ ਤੋਂ ਛੁੱਟੀ ਦੀਆਂ ਹਿਦਾਇਤਾਂ ਜਾਂ ਜੀਵਨ ਸ਼ੈਲੀ ਦੀਆਂ ਚੋਣਾਂ ਜੋ ਤੁਹਾਡੇ 'ਤੇ ਲਾਗੂ ਹੋ ਸਕਦੀਆਂ ਹਨ, ਬਾਰੇ ਸਾਰੀ ਜਾਣਕਾਰੀ ਸ਼ਾਮਲ ਨਹੀਂ ਹੈ। ਆਪਣੀ ਸਿਹਤ ਅਤੇ ਇਲਾਜ ਦੀਆਂ ਚੋਣਾਂ ਬਾਰੇ ਮੁਕੰਮਲ ਜਾਣਕਾਰੀ ਵਾਸਤੇ ਤੁਹਾਨੂੰ ਆਪਣੇ ਸਿਹਤ ਦੇਖਭਾਲ ਪ੍ਰਦਾਤਾ ਨਾਲ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਇਸ ਜਾਣਕਾਰੀ ਨੂੰ ਇਹ ਫ਼ੈਸਲਾ ਲੈਣ ਲਈ ਨਹੀਂ ਵਰਤਿਆ ਜਾਣਾ ਚਾਹੀਦਾ ਕਿ ਤੁਹਾਡੇ ਸਿਹਤ ਦੇਖਭਾਲ ਪ੍ਰਦਾਤਾ ਦੀ ਸਲਾਹ, ਹਿਦਾਇਤਾਂ ਜਾਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨਾ ਹੈ ਜਾਂ ਨਹੀਂ। ਸਿਰਫ਼ ਤੁਹਾਡੇ ਸਿਹਤ ਦੇਖਭਾਲ ਪ੍ਰਦਾਤਾ ਕੋਲ ਹੀ ਤੁਹਾਨੂੰ ਤੁਹਾਡੇ ਲਈ ਸਹੀ ਸਲਾਹ ਮੁਹੱਈਆ ਕਰਨ ਦੀ ਜਾਣਕਾਰੀ ਅਤੇ ਸਿਖਲਾਈ ਹੈ।

